

ਸਿਰੀਰਾਗੁ ਮਹਲਾ ੧ ਘਰੁ ੪ ॥

Siree Raag, First Mehl, Fourth House:

ਏਕੁ ਸੁਆਨੁ ਦੁਇ ਸੁਆਨੀ ਨਾਲਿ ॥

The dogs of greed are with me.

ਭਲਕੇ ਭਉਕਹਿ ਸਦਾ ਬਇਆਲਿ ॥

In the early morning, they continually bark at the wind.

ਕੂੜੁ ਛੁਰਾ ਮੁਠਾ ਮੁਰਦਾਰੁ ॥

Falsehood is my dagger; through deception, I eat the carcasses of the dead.

ਧਾਣਕ ਰੂਪਿ ਰਹਾ ਕਰਤਾਰ ॥੧॥

I live as a wild hunter, O Creator! ||1||

ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥

I have not followed good advice, nor have I done good deeds.

ਹਉ ਬਿਗੜੈ ਰੂਪਿ ਰਹਾ ਬਿਕਰਾਲ ॥

I am deformed and horribly disfigured.

ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥

Your Name alone, Lord, saves the world.

ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥

This is my hope; this is my support. ||1||Pause||

ਮੁਖਿ ਨਿੰਦਾ ਆਖਾ ਦਿਨੁ ਰਾਤਿ ॥

With my mouth I speak slander, day and night.

ਪਰ ਘਰੁ ਜੋਹੀ ਨੀਚ ਸਨਾਤਿ ॥

I spy on the houses of others-I am such a wretched low-life!

ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥

Unfulfilled sexual desire and unresolved anger dwell in my body, like the outcasts who cremate the dead.

ਧਾਣਕ ਰੂਪਿ ਰਹਾ ਕਰਤਾਰ ॥੨॥

I live as a wild hunter, O Creator! ||2||

ਫਾਹੀ ਸੁਰਤਿ ਮਲੁਕੀ ਵੇਸੁ ॥

I make plans to trap others, although I appear gentle.

ਹਉ ਠਗਵਾੜਾ ਠਗੀ ਦੇਸੁ ॥

I am a robber-I rob the world.

ਖਰਾ ਸਿਆਣਾ ਬਹੁਤਾ ਭਾਰੁ ॥

I am very clever-I carry loads of sin.

ਧਾਣਕ ਰੂਪਿ ਰਹਾ ਕਰਤਾਰ ॥੩॥

I live as a wild hunter, O Creator! ||3||

ਮੈ ਕੀਤਾ ਨ ਜਾਤਾ ਹਰਾਮਖੋਰੁ ॥

I have not appreciated what You have done for me, Lord; I take from others and exploit them.

ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥

What face shall I show You, Lord? I am a sneak and a thief.

ਨਾਨਕੁ ਨੀਚੁ ਕਹੈ ਬੀਚਾਰੁ ॥

Nanak describes the state of the lowly.

ਧਾਣਕ ਰੂਪਿ ਰਹਾ ਕਰਤਾਰ ॥੪॥੨੯॥

I live as a wild hunter, O Creator! ||4||29||